

ਆਸਾ ਮਹਲਾ ੩ ॥

Aasaa, Third Mehl:

ਸੁਣਿ ਮਨ ਮੰਨਿ ਵਸਾਇ ਤੂੰ ਆਪੇ ਆਇ ਮਿਲੈ ਮੇਰੇ ਭਾਈ ॥

Listen, O mortal: enshrine His Name within your mind; He shall come to meet with you, O my Sibling of Destiny.

ਅਨਦਿਨੁ ਸਚੀ ਭਗਤਿ ਕਰਿ ਸਚੈ ਚਿਤੁ ਲਾਈ ॥੧॥

Night and day, center your consciousness on true devotional worship of the True Lord. ||1||

ਏਕੋ ਨਾਮੁ ਧਿਆਇ ਤੂੰ ਸੁਖੁ ਪਾਵਹਿ ਮੇਰੇ ਭਾਈ ॥

Meditate on the One Naam, and you shall find peace, O my Siblings of Destiny.

ਹਉਮੈ ਦੂਜਾ ਦੂਰਿ ਕਰਿ ਵਡੀ ਵਡਿਆਈ ॥੧॥ ਰਹਾਉ ॥

Eradicate egotism and duality, and your glory shall be glorious. ||1||Pause||

ਇਸੁ ਭਗਤੀ ਨੋ ਸੁਰਿ ਨਰ ਮੁਨਿ ਜਨ ਲੋਚਦੇ ਵਿਣੁ ਸਤਿਗੁਰ ਪਾਈ ਨ ਜਾਇ ॥

The angels, humans and silent sages long for this devotional worship, but without the True Guru, it cannot be attained.

ਪੰਡਿਤ ਪੜਦੇ ਜੋਤਿਕੀ ਤਿਨ ਬੁਝ ਨ ਪਾਇ ॥੨॥

The Pandits, the religious scholars, and the astrologers read their books, but they do not understand. ||2||

ਆਪੈ ਬੈ ਸਭੁ ਰਖਿਓਨੁ ਕਿਛੁ ਕਹਣੁ ਨ ਜਾਈ ॥

He Himself keeps all in His Hand; nothing else can be said.

ਆਪੇ ਦੇਇ ਸੁ ਪਾਈਐ ਗੁਰਿ ਬੁਝ ਬੁਝਾਈ ॥੩॥

Whatever He gives, is received. The Guru has imparted this understanding to me. ||3||

ਜੀਅ ਜੰਤ ਸਭਿ ਤਿਸ ਦੇ ਸਭਨਾ ਕਾ ਸੋਈ ॥

All beings and creatures are His; He belongs to all.

ਮੰਦਾ ਕਿਸ ਨੋ ਆਖੀਐ ਜੇ ਦੂਜਾ ਹੋਈ ॥੪॥

So who can we call bad, since there is no other? ||4||

ਇਕੋ ਹੁਕਮੁ ਵਰਤਦਾ ਏਕਾ ਸਿਰਿ ਕਾਰਾ ॥

The Command of the One Lord is pervading throughout; duty to the One Lord is upon the heads of all.

ਆਪਿ ਭਵਾਲੀ ਦਿਤੀਅਨੁ ਅੰਤਰਿ ਲੋਭੁ ਵਿਕਾਰਾ ॥੫॥

He Himself has led them astray, and placed greed and corruption within their hearts. ||5||

ਇਕ ਆਪੇ ਗੁਰਮੁਖਿ ਕੀਤਿਅਨੁ ਬੁਝਨਿ ਵੀਚਾਰਾ ॥

He has sanctified those few Gurmukhs who understand Him, and reflect upon Him.

ਭਗਤਿ ਭੀ ਓਨਾ ਨੋ ਬਖਸੀਅਨੁ ਅੰਤਰਿ ਭੰਡਾਰਾ ॥੬॥

He grants devotional worship to them, and within them is the treasure. ||6||

ਗਿਆਨੀਆ ਨੋ ਸਭੁ ਸਚੁ ਹੈ ਸਚੁ ਸੋਝੀ ਹੋਈ ॥

The spiritual teachers know nothing but the Truth; they obtain true understanding.

ਓਇ ਭੁਲਾਏ ਕਿਸੈ ਦੇ ਨ ਭੁਲਨੀ ਸਚੁ ਜਾਣਨਿ ਸੋਈ ॥੭॥

They are led astray by Him, but they do not go astray, because they know the True Lord. ||7||

ਘਰ ਮਹਿ ਪੰਚ ਵਰਤਦੇ ਪੰਚੇ ਵੀਚਾਰੀ ॥

Within the homes of their bodies, the five passions are pervading, but here, the five are well-behaved.

ਨਾਨਕ ਬਿਨੁ ਸਤਿਗੁਰ ਵਸਿ ਨ ਆਵਨੀ ਨਾਮਿ ਹਉਮੈ ਮਾਰੀ ॥੮॥੫॥੨੭॥

O Nanak, without the True Guru, they are not overcome; through the Naam, the ego is conquered. ||8||5||27||